

ਬਿਲਾਵਲੁ ਮਹਲਾ ੫ ॥

Bilaaval, Fifth Mehl:

ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥

Carry water for the Lord's slave, wave the fan over him, and grind his corn;
then, you shall be happy.

ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥

Burn in the fire your power, property and authority. ||1||

ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥

Grasp hold of the feet of the servant of the humble Saints.

ਮਾਇਆਧਾਰੀ ਛਤ੍ਰਪਤਿ ਤਿਨ੍ ਛੋਡਉ ਤਿਆਗਿ ॥੧॥ ਰਹਾਉ ॥

Renounce and abandon the wealthy, the regal overlords and kings.
||1||Pause||

ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥

The dry bread of the Saints is equal to all treasures.

ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੁ ਸਮਾਨ ॥੨॥

The thirty-six tasty dishes of the faithless cynic, are just like poison. ||2||

ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥

Wearing the old blankets of the humble devotees, one is not naked.

ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥

But by putting on the silk clothes of the faithless cynic, one loses one's honor.
||3||

ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥

Friendship with the faithless cynic breaks down mid-way.

ਹਰਿ ਜਨ ਕੀ ਸੇਵਾ ਜੋ ਕਰੇ ਇਤ ਉਤਹਿ ਛੂਟੈ ॥੪॥

But whoever serves the humble servants of the Lord, is emancipated here and
hereafter. ||4||

ਸਭ ਕਿਛੁ ਤੁਮ੍ ਹੀ ਤੇ ਹੋਆ ਆਪਿ ਬਣਤ ਬਣਾਈ ॥

Everything comes from You, O Lord; You Yourself created the creation.

ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥

Blessed with the Blessed Vision of the Darshan of the Holy, Nanak sings the
Glorious Praises of the Lord. ||5||14||44||